

ਧਨਾਸਰੀ ਮਹਲਾ ੩ ਤੀਜਾ ॥

Dhanaasaree, Third Mehl:

ਜਗੁ ਮੈਲਾ ਮੈਲੋ ਹੋਇ ਜਾਇ ॥

The world is polluted, and those in the world become polluted as well.

ਆਵੈ ਜਾਇ ਦੂਜੈ ਲੋਭਾਇ ॥

In attachment to duality, it comes and goes.

ਦੂਜੈ ਭਾਇ ਸਭ ਪਰਜ ਵਿਗੋਈ ॥

This love of duality has ruined the entire world.

ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥

The self-willed manmukh suffers punishment, and forfeits his honor. ||1||

ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥

Serving the Guru, one becomes immaculate.

ਅੰਤਰਿ ਨਾਮੁ ਵਸੈ ਪਤਿ ਉਤਮ ਹੋਇ ॥ ਰਹਾਉ ॥

He enshrines the Naam, the Name of the Lord, within, and his state becomes exalted. ||Pause||

ਗੁਰਮੁਖਿ ਉਬਰੇ ਹਰਿ ਸਰਣਾਈ ॥

The Gurmukhs are saved, taking to the Lord's Sanctuary.

ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥

Attuned to the Lord's Name, they commit themselves to devotional worship.

ਭਗਤਿ ਕਰੇ ਜਨੁ ਵਡਿਆਈ ਪਾਏ ॥

The Lord's humble servant performs devotional worship, and is blessed with greatness.

ਸਾਚਿ ਰਤੇ ਸੁਖ ਸਹਜਿ ਸਮਾਏ ॥੨॥

Attuned to Truth, he is absorbed in celestial peace. ||2||

ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥

Know that one who purchases the True Name is very rare.

ਗੁਰ ਕੈ ਸਬਦਿ ਆਪੁ ਪਛਾਣੁ ॥

Through the Word of the Guru's Shabad, he comes to understand himself.

ਸਾਚੀ ਰਾਸਿ ਸਾਚਾ ਵਾਪਾਰੁ ॥

True is his capital, and true is his trade.

ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥

Blessed is that person, who loves the Naam. ||3||

ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥

God, the True Lord, has attached some to His True Name.

ਉਤਮ ਬਾਣੀ ਸਬਦੁ ਸੁਣਾਏ ॥

They listen to the most sublime Word of His Bani, and the Word of His Shabad.

ਪ੍ਰਭ ਸਾਚੇ ਕੀ ਸਾਚੀ ਕਾਰ ॥

True is service to the True Lord God.

ਨਾਨਕ ਨਾਮਿ ਸਵਾਰਣਹਾਰ ॥੪॥੪॥

O Nanak, the Naam is the Embellisher. ||4||4||